

ਤੀਰਥਿ ਨਾਵਾ ਜੇ ਤਿਸੁ ਭਾਵਾ ਵਿਣੁ ਭਾਣੇ ਕਿ ਨਾਇ ਕਰੀ ॥ ਜੇਤੀ ਸਿਰਠਿ ਉਪਾਈ ਵੇਖਾ ਵਿਣੁ ਕਰਮਾ ਕਿ ਮਿਲੈ ਲਈ ॥

ਪਦਅਰਥ:- ਤੀਰਥਿ-ਤੀਰਥ ਉੱਤੇ। ਨਾਵਾ-ਮੈਂ ਇਸ਼ਨਾਨ ਕਰਾਂ। ਤਿਸੁ-ਉਸ ਰੱਬ ਨੂੰ। ਭਾਵਾ-ਮੈਂ ਚੰਗਾ ਲੱਗਾਂ। ਵਿਣੁ ਭਾਣੇ-ਰੱਬ ਨੂੰ ਚੰਗਾ ਲੱਗਣ ਤੋਂ ਬਿਨਾ, ਜੇ ਰੱਬ ਦੀ ਨਜ਼ਰ ਵਿਚ ਕਬੂਲ ਨਾ ਹੋਇਆ। ਕਿ ਨਾਇ ਕਰੀ-ਨਹੀਂ ਕਰੀ ਕੀ ਕੀ ਕਰਾਂ? ਜੇਤੀ-ਜਿਤਨੀ। ਸਿਰਠੀ-ਸ਼੍ਰੇਣੀ, ਦੁਨੀਆ। ਉਪਾਈ-ਪੈਦਾ ਕੀਤੀ ਹੋਈ। ਵੇਖਾ-ਮੈਂ ਵੇਖਦਾ ਹਾਂ। ਵਿਣੁ ਕਰਮਾ-ਪ੍ਰਭੂ ਦੀ ਮੇਹਰ ਤੋਂ ਬਿਨਾ; ਜਿਵੇਂ:-

‘ਵਿਣੁ ਕਰਮਾ ਕਿਛੁ ਪਾਈਐ ਨਾਹੀ, ਜੇ ਬਹੁ ਤੇਰਾ ਧਾਵੈ’। (ਤਿਲੰਗ ਮਹਲਾ 1

ਕਿ ਮਿਲੈ-ਕੀਹ ਮਿਲਦਾ ਹੈ? ਕੁਝ ਨਹੀਂ ਮਿਲਦਾ। ਕਿ ਲਈ-ਕੀਹ ਕੋਈ ਲੈ ਸਕਦਾ ਹੈ?

ਅਰਥ:- ਮੈਂ ਤੀਰਥ ਉੱਤੇ ਜਾ ਕੇ ਤਦ ਇਸ਼ਨਾਨ ਕਰਾਂ ਜੇ ਇਉਂ ਕਰਨ ਨਾਲ ਉਸ ਪਰਮਾਤਮਾ ਨੂੰ ਖੁਸ਼ ਕਰ ਸਕਾਂ, ਪਰ ਜੇ ਇਸ ਤਰ੍ਹਾਂ ਪਰਮਾਤਮਾ ਖੁਸ਼ ਨਹੀਂ ਹੁੰਦਾ, ਤਾਂ ਮੈਂ (ਤੀਰਥ ਉੱਤੇ) ਇਸ਼ਨਾਨ ਕਰਕੇ ਕੀਹ ਖੱਟਾਂਗਾ? ਅਕਾਲ ਪੁਰਖ ਦੀ ਪੈਦਾ ਕੀਤੀ ਹੋਈ ਜਿਤਨੀ ਭੀ ਦੁਨੀਆ ਮੈਂ ਵੇਖਦਾ ਹਾਂ, (ਇਸ ਵਿੱਚ) ਪਰਮਾਤਮਾ ਦੀ ਕਿਰਪਾ ਤੋਂ ਬਿਨਾ ਕਿਸੇ ਨੂੰ ਕੁਝ ਨਹੀਂ ਮਿਲਦਾ, ਕੋਈ ਕੁਝ ਨਹੀਂ ਲੈ ਸਕਦਾ।

ਮਤਿ ਵਿਚਿ ਰਤਨ ਜਵਾਹਰ ਮਾਣਿਕ ਜੇ ਇਕ ਗੁਰ ਕੀ ਸਿਖ ਸੁਣੀ ॥

ਪਦਅਰਥ:- ਮਤਿ ਵਿਚਿ-(ਮਨੁੱਖ ਦੀ) ਬੁੱਧ ਦੇ ਅੰਦਰ ਹੀ। ਮਾਣਿਕ-ਮੌਤੀ। ਇਕ ਸਿਖ-ਇਕ ਸਿੱਖਿਆ। ਸੁਣੀ-ਸੁਣੀਏ, ਸੁਣੀ ਜਾਏ।

ਅਰਥ:- ਜੇ ਸਤਿਗੁਰੂ ਦੀ ਇਕ ਸਿੱਖਿਆ ਸੁਣ ਲਈ ਜਾਏ, ਤਾਂ ਮਨੁੱਖ ਦੀ ਬੁੱਧ ਦੇ ਅੰਦਰ ਰਤਨ, ਜਵਾਹਰ ਤੇ ਮੌਤੀ (ਉਪਜ ਪੈਂਦੇ ਹਨ, ਭਾਵ, ਪਰਮਾਤਮਾ ਦੇ ਗੁਣ ਪੈਦਾ ਹੋ ਜਾਂਦੇ ਹਨ)।

ਗੁਰਾ ਇਕ ਦੇਹਿ ਬੁਝਾਈ ॥ ਸਭਨਾ ਜੀਆ ਕਾ ਇਕੁ ਦਾਤਾ ਸੋ ਮੈ ਵਿਸਰਿ ਨ ਜਾਈ ॥੬॥

ਅਰਥ:- (ਤਾਂ ਤੇ) ਹੇ ਸਤਿਗੁਰੂ! (ਮੇਰੀ ਤੇਰੇ ਅੱਗੇ ਇਹ ਅਰਦਾਸ ਹੈ ਕਿ) ਮੈਨੂੰ ਇਕ ਇਹ ਸਮਝ ਦੇਹ, ਜਿਸ ਕਰਕੇ ਮੈਨੂੰ ਉਹ ਅਕਾਲ ਪੁਰਖ ਨਾ ਵਿਸਰ ਜਾਏ, ਜੋ ਸਾਰੇ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ।6।

ਭਾਵ:- ਤੀਰਥ ਤੇ ਇਸ਼ਨਾਨ ਭੀ ਪ੍ਰਭੂ ਦੀ ਪ੍ਰਸੰਨਤਾ ਦੇ ਪਿਆਰ ਦੀ ਪ੍ਰਾਪਤੀ ਦਾ ਵਸੀਲਾ ਨਹੀਂ ਹੈ। ਜਿਸ ਉੱਤੇ ਮਿਹਰ ਹੋਵੇ ਉਹ ਗੁਰੂ ਦੇ ਰਾਹ ਤੇ ਤੁਰ ਕੇ ਪ੍ਰਭੂ ਦੀ ਯਾਦ ਵਿਚ ਜੁੜੇ। ਬੱਸ! ਉਸੇ ਮਨੁੱਖ ਦੀ ਮਤ ਵਿਚ ਹੁਲਾਰਾ ਆਉਂਦਾ ਹੈ।6।